

ਗਉੜੀ ਮਹਲਾ ੫ ॥ ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥  
ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥ ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥ ਅਬ ਮਨਿ  
ਬਸਿਆ ਕਰਨੈਹਾਰਾ ॥ ਭੈ ਬਿਨਸੇ ਆਤਮ ਸੁਖ ਸਾਰਾ ॥੨॥ ਕਰਿ ਕਿਰਪਾ ਅਪਨੇ ਜਨ ਰਾਖੇ ॥  
ਜਨਮ ਜਨਮ ਕੇ ਕਿਲਬਿਖ ਲਾਖੇ ॥੩॥ ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥ ਨਾਨਕ ਦਾਸ ਸਦਾ  
ਸਰਨਾਈ ॥੪॥੧੧੩॥ {ਪੰਨਾ 202}

ਪਦਅਰਥ:- ਕਉ—ਵਾਸਤੇ। ਸਹਾਈ—ਮਦਦਗਾਰ। ਨਿਤ—ਸਦਾ। ਪ੍ਰਤਿਪਾਰ—ਪਾਲਣਾ ਕਰਦਾ ਹੈ, ਸੰਭਾਲ  
ਕਰਦਾ ਹੈ।1।

ਉਬਰੈ—(ਡਰਾਂ ਖਤਰਿਆਂ ਕਿਲਬਿਖਾਂ ਤੋਂ) ਬਚ ਜਾਂਦਾ ਹੈ। ਸਭ ਕੋਇ—ਹਰੇਕ ਜੀਵ। ਸਚੁ—ਸਦਾ ਕਾਇਮ  
ਰਹਿਣ ਵਾਲਾ। ਸੋਇ—ਉਹ ਪਰਮਾਤਮਾ। ਰਹਾਉ।

ਅਬ—ਹੁਣ। ਮਨਿ—ਮਨ ਵਿਚ। ਕਰਨੈਹਾਰਾ—ਪੈਦਾ ਕਰਨ ਵਾਲਾ ਪ੍ਰਭੂ। ਸਾਰਾ—ਸੰਭਾਲਿਆ ਹੈ, ਮਾਣਿਆ  
ਹੈ।2।

ਕਰਿ—ਕਰ ਕੇ। ਕਿਲਬਿਖ—ਪਾਪ।3।

ਕਹਨੁ ਨ ਜਾਇ—ਦੱਸੀ ਨਹੀਂ ਜਾ ਸਕਦੀ।4।

ਅਰਥ:- (ਹੇ ਭਾਈ!) ਹਰੇਕ ਮਨੁੱਖ (ਜੇਹੜਾ) ਪਰਮਾਤਮਾ ਦੀ ਸਰਨ ਵਿਚ (ਆਉਂਦਾ ਹੈ, ਸਾਰੇ ਵਿਕਾਰਾਂ ਡਰਾਂ-  
ਸਹਿਮਾਂ ਤੋਂ) ਬਚ ਜਾਂਦਾ ਹੈ, ਉਸ ਨੂੰ ਨਿਸਚਾ ਬਣ ਜਾਂਦਾ ਹੈ ਕਿ ਉਹ ਸਰਬ-ਵਿਆਪਕ ਸਦਾ ਕਾਇਮ ਰਹਿਣ  
ਵਾਲਾ ਪਰਮਾਤਮਾ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੈ ਤੇ ਜੀਵਾਂ ਪਾਸੋਂ ਸਭ ਕੁਝ ਕਰਾਣ ਵਾਲਾ ਹੈ। ਰਹਾਉ।

(ਹੇ ਭਾਈ!) ਪਰਮਾਤਮਾ ਆਪਣੇ ਸੇਵਕ ਦੇ ਵਾਸਤੇ (ਸਦਾ) ਮਦਦਗਾਰ ਬਣਿਆ ਰਹਿੰਦਾ ਹੈ, ਸਦਾ (ਆਪਣੇ  
ਸੇਵਕ ਦੀ) ਸੰਭਾਲ ਕਰਦਾ ਹੈ ਜਿਵੇਂ ਮਾਂ ਤੇ ਪਿਉ (ਆਪਣੇ ਬੱਚੇ ਦੀ ਸੰਭਾਲ ਕਰਦੇ ਹਨ)।1।

(ਹੇ ਭਾਈ!) ਸਭ ਕੁਝ ਕਰਨ ਦੀ ਸਮਰੱਥਾ ਰੱਖਣ ਵਾਲਾ ਪਰਮਾਤਮਾ (ਮੇਰੇ) ਮਨ ਵਿਚ ਆ ਵੱਸਿਆ ਹੈ, ਹੁਣ ਮੇਰੇ  
ਸਾਰੇ ਡਰ-ਖਤਰੇ ਨਾਸ ਹੋ ਗਏ ਹਨ ਤੇ ਮੈਂ ਆਤਮਕ ਆਨੰਦ ਮਾਣ ਰਿਹਾ ਹਾਂ।2।

(ਹੇ ਭਾਈ!) ਪਰਮਾਤਮਾ ਕਿਰਪਾ ਕਰ ਕੇ ਆਪਣੇ ਸੇਵਕਾਂ ਦੀ ਆਪ ਰੱਖਿਆ ਕਰਦਾ ਹੈ, ਉਹਨਾਂ ਦੇ (ਪਹਿਲੇ)  
ਅਨੇਕਾਂ ਜਨਮਾਂ ਦੇ (ਕੀਤੇ) ਪਾਪਾਂ ਦੇ ਸੰਸਕਾਰ (ਉਹਨਾਂ ਦੇ ਮਨ ਤੋਂ) ਲਹਿ ਜਾਂਦੇ ਹਨ।3।

ਪਰਮਾਤਮਾ ਕੇਡੀ ਵੱਡੀ ਸਮਰੱਥਾ ਵਾਲਾ ਹੈ—ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ। ਹੇ ਨਾਨਕ!  
ਪਰਮਾਤਮਾ ਦੇ ਸੇਵਕ ਸਦਾ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ।4। 113।